

ਰਾਮਕਲੀ ਮਹਲਾ ੫ ॥

Raamkalee, Fifth Mehl:

ਤੇਰੀ ਸਰਣਿ ਪੂਰੇ ਗੁਰਦੇਵ ॥

You are my Protection, O perfect Divine Guru.

ਤੁਧੁ ਬਿਨੁ ਦੂਜਾ ਨਾਹੀ ਕੋਇ ॥

There is no other than You.

ਤੂ ਸਮਰਥੁ ਪੂਰਨ ਪਾਰਬ੍ਰਹਮੁ ॥

You are all-powerful, O perfect Supreme Lord God.

ਸੋ ਧਿਆਏ ਪੂਰਾ ਜਿਸੁ ਕਰਮੁ ॥੧॥

He alone meditates on You, whose karma is perfect. ||1||

ਤਰਣ ਤਾਰਣ ਪ੍ਰਭ ਤੇਰੇ ਨਾਉ ॥

You Name, God, is the boat to carry us across.

ਏਕਾ ਸਰਣਿ ਗਹੀ ਮਨ ਮੇਰੈ ਤੁਧੁ ਬਿਨੁ ਦੂਜਾ ਨਾਹੀ ਠਾਉ ॥੧॥ ਰਹਾਉ ॥

My mind has grasped Your protection alone. Other than You, I have no place of rest at all. ||1||Pause||

ਜਪਿ ਜਪਿ ਜੀਵਾ ਤੇਰਾ ਨਾਉ ॥

Chanting, meditating on Your Name, I live,

ਆਗੈ ਦਰਗਹ ਪਾਵਉ ਠਾਉ ॥

and hereafter, I will obtain a seat in the Court of the Lord.

ਦੁਖੁ ਅੰਧੇਰਾ ਮਨ ਤੇ ਜਾਇ ॥

Pain and darkness are gone from my mind;

ਦੁਰਮਤਿ ਬਿਨਸੈ ਰਾਚੈ ਹਰਿ ਨਾਇ ॥੨॥

my evil-mindedness is dispelled, and I am absorbed in the Lord's Name. ||2||

ਚਰਨ ਕਮਲ ਸਿਉ ਲਾਗੀ ਪ੍ਰੀਤਿ ॥

I have enshrined love for the Lord's lotus feet.

ਗੁਰ ਪੂਰੇ ਕੀ ਨਿਰਮਲ ਰੀਤਿ ॥

The lifestyle of the Perfect Guru is immaculate and pure.

ਭਉ ਭਾਗਾ ਨਿਰਭਉ ਮਨਿ ਬਸੈ ॥

My fear has run away, and the fearless Lord dwells within my mind.

ਅੰਮ੍ਰਿਤ ਨਾਮੁ ਰਸਨਾ ਨਿਤ ਜਪੈ ॥੩॥

My tongue continually chants the Ambrosial Naam, the Name of the Lord.
॥3॥

ਕੋਟਿ ਜਨਮ ਕੇ ਕਾਟੇ ਫਾਹੇ ॥

The nooses of millions of incarnations are cut away.

ਪਾਇਆ ਲਾਭੁ ਸਚਾ ਧਨੁ ਲਾਹੇ ॥

I have obtained the profit of the true wealth.

ਤੋਟਿ ਨ ਆਵੈ ਅਖੁਟ ਭੰਡਾਰ ॥

This treasure is inexhaustible; it will never run out.

ਨਾਨਕ ਭਗਤ ਸੋਹਿ ਹਰਿ ਦੁਆਰ ॥੪॥੨੩॥੩੪॥

O Nanak, the devotees look beautiful in the Court of the Lord. ॥4॥23॥34॥